

 Print Page

Sri Guru Granth Sahib

Displaying 1206 of

ਖੋਜਤ ਖੋਜਤ ਇਹੈ ਬੀਚਾਰਿਓ ਸਰਬ ਸੁਖਾ ਹਰਿ ਨਾਮਾ ॥

Khojath Khojath Eihai Beechaariou Sarab Sukhaa Har Naamaa ||

Searching and searching, I have come to this realization: all peace and bliss are in the Name of the Lord.

ਸਾਰੰਗ (ਮਃ ੫) (੧੧) ੮:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੧

Raag Sarang Guru Arjan Dev

ਕਹੁ ਨਾਨਕ ਤਿਸੁ ਭਇਓ ਪਰਾਪਤਿ ਜਾ ਕੈ ਲੇਖੁ ਮਥਾਮਾ ॥੪॥੧੧॥

Kahu Naanak This Bhaeiou Paraapath Jaa Kai Laekh Mathhaamaa ||4||11||

Says Nanak, he alone receives it, upon whose forehead such destiny is inscribed. ||4||11||

ਸਾਰੰਗ (ਮਃ ੫) (੧੧) ੮:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੧

Raag Sarang Guru Arjan Dev

ਸਾਰਗ ਮਹਲਾ ੫ ॥

Saarag Mehalaa 5 ||

Saarang, Fifth Mehl:

ਸਾਰੰਗ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੨੦੬

ਅਨਦਿਨੁ ਰਾਮ ਕੇ ਗੁਣ ਕਹੀਐ ॥

Anadhin Raam Kae Gun Keheei ||

Night and day, utter the Glorious Praises of the Lord.

ਸਾਰੰਗ (ਮਃ ੫) (੧੨) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੨

Raag Sarang Guru Arjan Dev

ਸਗਲ ਪਦਾਰਥ ਸਰਬ ਸੂਖ ਸਿਧਿ ਮਨ ਬਾਂਛਤ ਫਲ ਲਹੀਐ ॥੧॥ ਰਹਾਉ ॥

Sagal Padhaarathh Sarab Sookh Sidhh Man Baanshhath Fal Leheei ||1|| Rehaao ||

You shall obtain all wealth, all pleasures and successes, and the fruits of your mind's desires. ||1||Pause||

ਸਾਰੰਗ (ਮਃ ੫) (੧੨) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੨

Raag Sarang Guru Arjan Dev

ਆਵਹੁ ਸੰਤ ਪ੍ਰਾਨ ਸੁਖਦਾਤੇ ਸਿਮਰਹ ਪ੍ਰਭੁ ਅਬਿਨਾਸੀ ॥

Aavahu Santh Praan Sukhadhaathae Simareh Prabh Abinaasee ||

Come, O Saints, let us meditate in remembrance on God; He is the Eternal, Imperishable Giver of Peace and Praanaa, the Breath of Life.

ਸਾਰੰਗ (ਮਃ ੫) (੧੨) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੩

Raag Sarang Guru Arjan Dev

ਅਨਾਥਹ ਨਾਥੁ ਦੀਨ ਦੁਖ ਭੰਜਨ ਪੂਰਿ ਰਹਿਓ ਘਟ ਵਾਸੀ ॥੧॥

Anaathheh Naathh Dheen Dhukh Bhanjan Poor Rehiou Ghatt Vaasee ||1||

Master of the masterless, Destroyer of the pains of the meek and the poor; He is All-pervading and permeating, abiding in all hearts. ||1||

ਸਾਰੰਗ (ਮਃ ੫) (੧੨) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੪

Raag Sarang Guru Arjan Dev

ਗਾਵਤ ਸੁਨਤ ਸੁਨਾਵਤ ਸਰਧਾ ਹਰਿ ਰਸੁ ਪੀ ਵਡਭਾਗੇ ॥

Gaavath Sunath Sunaavath Saradhaa Har Ras Pee Vaddabhaagae ||

The very fortunate ones drink in the Sublime Essence of the Lord, singing, reciting and listening to the Lord's Praises.

ਸਾਰੰਗ (ਮਃ ੫) (੧੨) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੪

Raag Sarang Guru Arjan Dev

ਕਲਿ ਕਲੇਸ ਮਿਟੇ ਸਭਿ ਤਨ ਤੇ ਰਾਮ ਨਾਮ ਲਿਵ ਜਾਗੇ ॥੨॥

Kal Kalaes Mittae Sabh Than Thae Raam Naam Liv Jaagae ||2||

All their sufferings and struggles are wiped away from their bodies; they remain lovingly awake and aware in the Name of the Lord. ||2||

ਸਾਰੰਗ (ਮਃ ੫) (੧੨) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੫

Raag Sarang Guru Arjan Dev

ਕਾਮੁ ਕ੍ਰੋਧੁ ਝੂਠੁ ਤਜਿ ਨਿੰਦਾ ਹਰਿ ਸਿਮਰਨਿ ਬੰਧਨ ਤੂਟੇ ॥

Kaam Krodhh Jhooth Thaj Nindhaha Har Simaran Bandhhan Thooottae ||

So abandon your sexual desire, greed, falsehood and slander; meditating in remembrance on the Lord, you shall be released from bondage.

ਸਾਰੰਗ (ਮਃ ੫) (੧੨) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੫

Raag Sarang Guru Arjan Dev

ਮੋਹ ਮਗਨ ਅਹੰ ਅੰਧ ਮਮਤਾ ਗੁਰ ਕਿਰਪਾ ਤੇ ਛੂਟੇ ॥੩॥

Moh Magan Ahan Andhh Mamathaa Gur Kirapaa Thae Shhooottae ||3||

The intoxication of loving attachments, egotism and blind possessiveness are eradicated by Guru's Grace. ||3||

ਸਾਰੰਗ (ਮਃ ੫) (੧੨) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੬

Raag Sarang Guru Arjan Dev

ਤੂ ਸਮਰਥੁ ਪਾਰਬ੍ਰਹਮ ਸੁਆਮੀ ਕਰਿ ਕਿਰਪਾ ਜਨੁ ਤੇਰਾ ॥

Thoo Samarathh Paarabreham Suaamee Kar Kirapaa Jan Thaeraa ||

You are All-Powerful, O Supreme Lord God and Master; please be Merciful to Your humble servant.

ਸਾਰੰਗ (ਮਃ ੫) (੧੨) ੮:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੬

Raag Sarang Guru Arjan Dev

ਪੂਰਿ ਰਹਿਓ ਸਰਬ ਮਹਿ ਠਾਕੁਰੁ ਨਾਨਕ ਸੋ ਪ੍ਰਭੁ ਨੇਰਾ ॥੪॥੧੨॥

Poor Rehiou Sarab Mehi Thaakur Naanak So Prabh Naeraa ||4||12||

My Lord and Master is All-pervading and prevailing everywhere; O Nanak, God is Near. ||4||12||

ਸਾਰੰਗ (ਮਃ ੫) (੧੨) ੮:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੭

Raag Sarang Guru Arjan Dev

ਸਾਰਗ ਮਹਲਾ ੫ ॥

Saarag Mehalaa 5 ||

Saarang, Fifth Mehl:

ਸਾਰੰਗ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੨੦੬

ਬਲਿਹਾਰੀ ਗੁਰਦੇਵ ਚਰਨ ॥

Balihaaree Guradhaev Charan ||

I am a sacrifice to the Feet of the Divine Guru.

ਸਾਰੰਗ (ਮਃ ੫) (੧੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੮

Raag Sarang Guru Arjan Dev

ਜਾ ਕੈ ਸੰਗਿ ਪਾਰਬ੍ਰਹਮੁ ਧਿਆਈਐ ਉਪਦੇਸੁ ਹਮਾਰੀ ਗਤਿ ਕਰਨ ॥੧॥ ਰਹਾਉ ॥

Jaa Kai Sang Paarabreham Dhhiaaeai Oupadhaes Hamaaree Gath Karan ||1|| Rehaao ||

I meditate with Him on the Supreme Lord God; His Teachings have emancipated me. ||1||Pause||

ਸਾਰੰਗ (ਮਃ ੫) (੧੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੮

Raag Sarang Guru Arjan Dev

ਦੁਖ ਰੋਗ ਭੈ ਸਗਲ ਬਿਨਾਸੇ ਜੋ ਆਵੈ ਹਰਿ ਸੰਤ ਸਰਨ ॥

Dhookh Rog Bhai Sagal Binaasae Jo Aavai Har Santh Saran ||

All pains, diseases and fears are erased, for one who comes to the Sanctuary of the Lord's Saints.

ਸਾਰੰਗ (ਮਃ ੫) (੧੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੯

Raag Sarang Guru Arjan Dev

ਆਪਿ ਜਪੈ ਅਵਰਹ ਨਾਮੁ ਜਪਾਵੈ ਵਡ ਸਮਰਥ ਤਾਰਨ ਤਰਨ ॥੧॥

Aap Japai Avareh Naam Japaavai Vadd Samarathh Thaaran Tharan ||1||

He Himself chants, and inspires others to chant the Naam, the Name of the Lord. He is Utterly All-Powerful;
He carries us across to the other side. ||1||

ਸਾਰੰਗ (ਮਃ ੫) (੧੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੯
Raag Sarang Guru Arjan Dev

ਜਾ ਕੋ ਮੰਤ੍ਰ ਉਤਾਰੈ ਸਹਸਾ ਉਠੇ ਕਉ ਸੁਭਰ ਭਰਨ ॥

Jaa Ko Manthra Outhaarai Sehasaa Oonae Ko Subhar Bharan ||
His Mantra drives out cynicism, and totally fills the empty one.

ਸਾਰੰਗ (ਮਃ ੫) (੧੩) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੧੦
Raag Sarang Guru Arjan Dev

ਹਰਿ ਦਾਸਨ ਕੀ ਆਗਿਆ ਮਾਨਤ ਤੇ ਨਾਹੀ ਫੁਨਿ ਗਰਭ ਪਰਨ ॥੨॥

Har Dhaasan Kee Aagiaa Maanath Thae Naahee Fun Garabh Paran ||2||

Those who obey the Order of the Lord's slaves, do not enter into the womb of reincarnation ever again. ||2||

ਸਾਰੰਗ (ਮਃ ੫) (੧੩) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੧੦
Raag Sarang Guru Arjan Dev

ਭਗਤਨ ਕੀ ਟਹਲ ਕਮਾਵਤ ਗਾਵਤ ਦੁਖ ਕਾਟੇ ਤਾ ਕੇ ਜਨਮ ਮਰਨ ॥

Bhagathan Kee Ttehal Kamaavath Gaavath Dhukh Kaattae Thaa Kae Janam Maran ||

Whoever works for the Lord's devotees and sings His Praises - his pains of birth and death are taken away.

ਸਾਰੰਗ (ਮਃ ੫) (੧੩) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੧੧
Raag Sarang Guru Arjan Dev

ਜਾ ਕਉ ਭਇਓ ਕ੍ਰਿਪਾਲੁ ਬੀਠੁਲਾ ਤਿਨਿ ਹਰਿ ਹਰਿ ਅਜਰ ਜਰਨ ॥੩॥

Jaa Ko Bhaeiou Kirapaal Beethulaa Thin Har Har Ajar Jaran ||3||

Those unto whom my Beloved becomes Merciful, endure the Unendurable Ecstasy of the Lord, Har, Har, Har.
||3||

ਸਾਰੰਗ (ਮਃ ੫) (੧੩) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੧੧
Raag Sarang Guru Arjan Dev

ਹਰਿ ਰਸਹਿ ਅਘਾਨੇ ਸਹਜਿ ਸਮਾਨੇ ਮੁਖ ਤੇ ਨਾਹੀ ਜਾਤ ਬਰਨ ॥

Har Rasehi Aghaanae Sehaj Samaanae Mukh Thae Naahee Jaath Baran ||

Those who are satisfied by the Sublime Essence of the Lord, merge intuitively into the Lord; no mouth can describe their state.

ਸਾਰੰਗ (ਮਃ ੫) (੧੩) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੧੨
Raag Sarang Guru Arjan Dev

ਗੁਰ ਪ੍ਰਸਾਦਿ ਨਾਨਕ ਸੰਤੋਖੇ ਨਾਮੁ ਪ੍ਰਭੂ ਜਪਿ ਜਪਿ ਉਧਰਨ ॥੪॥੧੩॥

Gur Prasaadh Naanak Santhokhae Naam Prabhoo Jap Jap Oudhharan ||4||13||

By Guru's Grace, O Nanak, they are content; chanting and meditating on God's Name, they are saved.
||4||13||

ਸਾਰੰਗ (ਮਃ ੫) (੧੩) ੪:੨ - ਗੁਰੂ ਗ੍ਰੰਥ ਸਾਹਿਬ : ਅੰਗ ੧੨੦੬ ਪੰ. ੧੩
Raag Sarang Guru Arjan Dev

ਸਾਰੰਗ ਮਹਲਾ ੫ ॥

Saarag Mehalaa 5 ||

Sarang, Fifth Mehl:

ਸਾਰੰਗ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੨੦੬

ਗਾਇਓ ਰੀ ਮੈ ਗੁਣ ਨਿਧਿ ਮੰਗਲ ਗਾਇਓ ॥

Gaaeiou Ree Mai Gun Nidhh Mangal Gaaeiou ||

I sing, O I sing the Songs of Joy of my Lord, the Treasure of Virtue.

ਸਾਰੰਗ (ਮਃ ੫) (੧੪) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੧੨੦੬ ਪੰ. ੧੩
Raag Sarang Guru Arjan Dev

ਭਲੇ ਸੰਜੋਗ ਭਲੇ ਦਿਨ ਅਉਸਰ ਜਉ ਗੋਪਾਲੁ ਰੀਝਾਇਓ ॥੧॥ ਰਹਾਉ ॥

Bhalae Sanjog Bhalae Dhin Aousar Jo Gopaal Reejhaaeiou ||1|| Rehaao ||

Fortunate is the time, fortunate is the day and the moment, when I become pleasing to the Lord of the World. ||1||Pause||

ਸਾਰੰਗ (ਮਃ ੫) (੧੪) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੧੨੦੬ ਪੰ. ੧੪
Raag Sarang Guru Arjan Dev

ਸੰਤਹ ਚਰਨ ਮੋਰਲੋ ਮਾਥਾ ॥

Santheh Charan Moralo Maathhaa ||

I touch my forehead to the Feet of the Saints.

ਸਾਰੰਗ (ਮਃ ੫) (੧੪) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੧੨੦੬ ਪੰ. ੧੫
Raag Sarang Guru Arjan Dev

ਹਮਰੇ ਮਸਤਕਿ ਸੰਤ ਧਰੇ ਹਾਥਾ ॥੧॥

Hamarae Masathak Santh Dhharae Haathhaa ||1||

The Saints have placed their hands on my forehead. ||1||

ਸਾਰੰਗ (ਮਃ ੫) (੧੪) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੧੨੦੬ ਪੰ. ੧੫
Raag Sarang Guru Arjan Dev

ਸਾਧਹ ਮੰਤ੍ਰੁ ਮੋਰਲੋ ਮਨੁਆ ॥

Saadhheh Manthra Moralo Manooaa ||

My mind is filled with the Mantra of the Holy Saints,

ਸਾਰੰਗ (ਮਃ ੫) (੧੪) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੧੫

Raag Sarang Guru Arjan Dev

ਤਾ ਤੇ ਗਤੁ ਹੋਏ ਤ੍ਰੈ ਗੁਨੀਆ ॥੨॥

Thaa Thae Gath Hoeae Thrai Guneeaa ||2||

And I have risen above the three qualities||2||

ਸਾਰੰਗ (ਮਃ ੫) (੧੪) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੧੫

Raag Sarang Guru Arjan Dev

ਭਗਤਹ ਦਰਸੁ ਦੇਖਿ ਨੈਨ ਰੰਗਾ ॥

Bhagatheh Dharas Dhaekh Nain Rangaa ||

Gazing upon the Blessed Vision, the Darshan of God's devotees, my eyes are filled with love.

ਸਾਰੰਗ (ਮਃ ੫) (੧੪) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੧੬

Raag Sarang Guru Arjan Dev

ਲੋਭ ਮੋਹ ਤੂਟੇ ਭ੍ਰਮ ਸੰਗਾ ॥੩॥

Lobh Moh Thoottae Bhram Sangaa ||3||

Greed and attachment are gone, along with doubt. ||3||

ਸਾਰੰਗ (ਮਃ ੫) (੧੪) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੧੬

Raag Sarang Guru Arjan Dev

ਕਹੁ ਨਾਨਕ ਸੁਖ ਸਹਜ ਅਨੰਦਾ ॥

Kahu Naanak Sukh Sehaj Anandhaa ||

Says Nanak, I have found intuitive peace, poise and bliss.

ਸਾਰੰਗ (ਮਃ ੫) (੧੪) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੧੬

Raag Sarang Guru Arjan Dev

ਖੋਲ੍ਹਿ ਭੀਤਿ ਮਿਲੇ ਪਰਮਾਨੰਦਾ ॥੪॥੧੪॥

Kholih Bheeth Milae Paramaanandhaa ||4||14||

Tearing down the wall, I have met the Lord, the Embodiment of Supreme Bliss. ||4||14||

ਸਾਰੰਗ (ਮਃ ੫) (੧੪) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੧੭

Raag Sarang Guru Arjan Dev

ਸਾਰਗ ਮਹਲਾ ੫ ਘਰੁ ੨

Saarag Mehalaa 5 Ghar 2

Saarang, Fifth Mehl, Second House:

ਸਾਰੰਗ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੨੦੬

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਸਾਰੰਗ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੨੦੬

ਕੈਸੇ ਕਹਉ ਮੋਹਿ ਜੀਅ ਬੇਦਨਾਈ ॥

Kaisae Keho Mohi Jee Baedhanaaee ||

How can I express the pain of my soul?

ਸਾਰੰਗ (ਮਃ ੫) (੧੫) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੧੯

Raag Sarang Guru Arjan Dev

ਦਰਸਨ ਪਿਆਸ ਪ੍ਰਿਅ ਪ੍ਰੀਤਿ ਮਨੋਹਰ ਮਨੁ ਨ ਰਹੈ ਬਹੁ ਬਿਧਿ ਉਮਕਾਈ ॥੧॥ ਰਹਾਉ ॥

Dharasan Piaas Pria Preeth Manohar Man N Rehai Bahu Bidhh Oumakaaee ||1|| Rehaao ||

I am so thirsty for the Blessed Vision, the Darshan of my Enticing and Lovely Beloved. My mind cannot survive - it yearns for Him in so many ways. ||1||Pause||

ਸਾਰੰਗ (ਮਃ ੫) (੧੫) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੦੬ ਪੰ. ੧੯

Raag Sarang Guru Arjan Dev